

ਆਸਾ ਮਹਲਾ ੫ ॥ ਕੋਟਿ ਜਨਮ ਕੇ ਰਹੇ ਭਵਾਰੇ ॥ ਦੁਲਭ ਦੇਹ ਜੀਤੀ ਨਹੀ ਹਾਰੇ ॥ ੧॥ ਕਿਲਬਿਖ
 ਬਿਨਾਸੇ ਦੁਖ ਦਰਦ ਦੂਰਿ ॥ ਭਏ ਪੁਨੀਤ ਸੰਤਨ ਕੀ ਧੂਰਿ ॥ ੧॥ ਰਹਾਉ ॥ ਪ੍ਰਭ ਕੇ ਸੰਤ ਉਧਾਰਨ
 ਜੋਗ ॥ ਤਿਸੁ ਭੇਟੇ ਜਿਸੁ ਧੂਰਿ ਸੰਜੋਗ ॥ ੨॥ ਮਨਿ ਆਨੰਦੁ ਮੰਤ੍ਰੁ ਗੁਰਿ ਦੀਆ ॥ ਤ੍ਰਿਸਨ ਬੁਝੀ ਮਨੁ
 ਨਿਹਚਲੁ ਥੀਆ ॥ ੩॥ ਨਾਮੁ ਪਦਾਰਥੁ ਨਉ ਨਿਧਿ ਸਿਧਿ ॥ ਨਾਨਕ ਗੁਰ ਤੇ ਪਾਈ ਬੁਧਿ
 ॥੪॥੧੪॥੬੫॥ {ਪੰਨਾ 387}

ਪਦਾਰਥ:- ਕੋਟਿ—ਕ੍ਰੋੜਾਂ। ਰਹੇ—ਮੁੱਕ ਗਏ। ਭਵਾਰੇ—ਭੱਟੇ, ਗੋੜ, ਭਟਕਣ। ਦੁਲਭ—ਜੋ ਬੜੀ ਮੁਸ਼ਕਲ ਨਾਲ
 ਮਿਲੀ ਹੈ।1।

ਕਿਲਬਿਖ—ਪਾਪ। ਪੁਨੀਤ—ਪਵਿਤ੍ਰ। ਧੂਰਿ—ਚਰਨ-ਧੂੜ।1। ਰਹਾਉ।

ਉਧਾਰਨ ਜੋਗ—ਬਚਾਣ ਦੀ ਤਾਕਤ ਰੱਖਣ ਵਾਲੇ। ਤਿਸੁ—ਉਸ ਮਨੁੱਖ ਨੂੰ। ਧੂਰਿ—ਪ੍ਰਭ ਦੀ ਹਜ਼ੂਰੀ ਤੋਂ।2।

ਧੂਰਿ—ਮਨ ਵਿਚ। ਗੁਰਿ—ਗੁਰੂ ਨੇ। ਤ੍ਰਿਸਨ—ਤ੍ਰਿਸਨਾ। ਨਿਹਚਲੁ—ਅਡੋਲ।3।

ਨਉ ਨਿਧਿ—ਜਗਤ ਦੇ ਸਾਰੇ ਹੀ ਨੌਂ ਖਜ਼ਾਨੇ। ਸਿਧਿ—ਮਾਨਸਕ ਤਾਕਤਾਂ, ਕਰਾਮਾਤੀ ਤਾਕਤਾਂ। ਬੁਧਿ—ਅਕਲ,
 ਸੂਝ। ਤੇ—ਤੋਂ।4।

ਅਰਥ:- (ਹੇ ਭਾਈ! ਜਿਨ੍ਹਾਂ ਵਡ-ਭਾਰੀ ਮਨੁੱਖਾਂ ਨੂੰ) ਸੰਤ ਜਨਾਂ ਦੇ ਚਰਨਾਂ ਦੀ ਧੂੜ (ਮਿਲ ਗਈ ਉਹ) ਪਵਿਤ੍ਰ
 ਜੀਵਨ ਵਾਲੇ ਹੋ ਗਏ, (ਉਹਨਾਂ ਦੇ ਸਾਰੇ) ਦੁਖ ਕਲੇਸ਼ ਦੂਰ ਹੋ ਗਏ।1। ਰਹਾਉ।

(ਹੇ ਭਾਈ! ਜਿਨ੍ਹਾਂ ਨੂੰ ਸੰਤ ਜਨਾਂ ਦੀ ਚਰਨ-ਧੂੜ ਪ੍ਰਾਪਤ ਹੋਈ, ਉਹਨਾਂ ਦੇ) ਕ੍ਰੋੜਾਂ ਜਨਮਾਂ ਦੇ ਗੋੜ ਮੁੱਕ ਗਏ, ਉਹਨਾਂ
 ਨੇ ਮੁਸ਼ਕਲ ਨਾਲ ਮਿਲੇ ਇਸ ਮਨੁੱਖਾ ਜਨਮ ਦੀ ਬਾਜ਼ੀ ਜਿੱਤ ਲਈ, (ਉਹਨਾਂ ਮਾਇਆ ਦੇ ਹੱਥੋਂ) ਹਾਰ ਨਹੀਂ
 ਖਾਧੀ।1।

(ਹੇ ਭਾਈ!) ਪਰਮਾਤਮਾ ਦੀ ਭਗਤੀ ਕਰਨ ਵਾਲੇ ਸੰਤ ਜਨ ਹੋਰਨਾਂ ਨੂੰ ਭੀ ਵਿਕਾਰਾਂ ਤੋਂ ਬਚਾਣ ਦੀ ਸਮਰੱਥਾ ਰੱਖਦੇ
 ਹਨ, ਪਰ ਸੰਤ ਜਨ ਮਿਲਦੇ ਸਿਰਫ ਉਸ ਮਨੁੱਖ ਨੂੰ ਹੀ ਹਨ ਜਿਸ ਦੇ ਭਾਗਾਂ ਵਿਚ ਧੁਰ ਦਰਗਾਹ ਤੋਂ ਮਿਲਾਪ ਦਾ
 ਲੇਖ ਲਿਖਿਆ ਹੁੰਦਾ ਹੈ।2।

(ਹੇ ਭਾਈ! ਜਿਸ ਮਨੁੱਖ ਨੂੰ) ਗੁਰੂ ਨੇ ਉਪਦੇਸ਼ ਦੇ ਦਿੱਤਾ ਉਸ ਦੇ ਮਨ ਵਿਚ (ਸਦਾ) ਆਨੰਦ ਬਣਿਆ ਰਹਿੰਦਾ ਹੈ,
 (ਉਸ ਦੇ ਅੰਦਰੋਂ ਮਾਇਆ ਦੀ) ਤ੍ਰਿਸਨਾ (ਦੀ ਅੱਗ) ਬੁੱਝ ਜਾਂਦੀ ਹੈ, ਉਸ ਦਾ ਮਨ (ਮਾਇਆ ਦੇ ਹੱਲਿਆਂ ਦੇ
 ਟਾਕਰੇ ਤੇ) ਡੋਲਣੋਂ ਹਟ ਜਾਂਦਾ ਹੈ।3।

ਹੇ ਨਾਨਕ! ਜਿਸ ਮਨੁੱਖ ਨੇ ਗੁਰੂ ਪਾਸੋਂ (ਸਹੀ ਆਤਮਕ ਜੀਵਨ ਦੀ) ਸੂਝ ਪ੍ਰਾਪਤ ਕਰ ਲਈ ਉਸ ਨੂੰ ਸਭ ਤੋਂ
 ਕੀਮਤੀ ਪਦਾਰਥ ਪਰਮਾਤਮਾ ਦਾ ਨਾਮ ਮਿਲ ਜਾਂਦਾ ਹੈ ਉਸ ਨੂੰ, ਮਾਨੋ, ਦੁਨੀਆ ਦੇ ਸਾਰੇ ਨੌਂ ਖਜ਼ਾਨੇ ਮਿਲ ਜਾਂਦੇ
 ਹਨ ਉਸ ਨੂੰ ਕਰਾਮਤੀ ਤਾਕਤਾਂ ਪ੍ਰਾਪਤ ਹੋ ਜਾਂਦੀਆਂ ਹਨ (ਭਾਵ, ਉਸ ਨੂੰ ਦੁਨੀਆ ਦੇ ਧਨ-ਪਦਾਰਥ ਅਤੇ
 ਰਿੱਧੀਆਂ ਸਿੱਧੀਆਂ ਦੀ ਲਾਲਸਾ ਨਹੀਂ ਰਹਿ ਜਾਂਦੀ)।4।14। 65।